

## ਰਹਰਾਸਿ ਸਾਹਿਬ

### Rehraas Saahib

ਸੋ ਦਰੁ ਰਾਗੁ ਆਸਾ ਮਹਲਾ ੧

so dar raag aasaa mehlaa 1

So Dar ~ That Door. Raag Aasaa, First Mehl:

ੴ ਸਤਿਗੁਰ ਪ੍ਰਸਾਦਿ ॥

ik-o<sup>n</sup>kaar satgur parsaad.

One Universal Creator God. By The Grace Of The True Guru:

ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥

so dar tayraa kayhaa so ghar kayhaa jit bahi sarab samaalay.

Where is That Door of Yours, and where is That Home, in which You sit and take care of all?

ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਵਾਵਣਹਾਰੇ ॥

vaajay tayray naad anayk asankhaa kaytay tayray vaavanhaaray.

The Sound-current of the Naad vibrates there for You, and countless musicians play all sorts of instruments there for You.

ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥

kaytay tayray raag paree si-o kahee-ahi kaytay tayray gaavanhaaray.

There are so many Ragas and musical harmonies to You; so many minstrels sing hymns of You.

ਗਾਵਨਿ ਤੁਧਨੇ ਪਵਣੁ ਪਾਣੀ ਬੈਸੰਤਰੁ ਗਾਵੈ ਰਾਜਾ ਧਰਮੁ ਦੁਆਰੇ ॥

gaavan tuDhno pavan paanee baisantar gaavai raajaa Dharam du-aaray.

Wind, water and fire sing of You. The Righteous Judge of Dharma sings at Your Door.

ਗਾਵਨਿ ਤੁਧਨੇ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਬੀਚਾਰੇ ॥

gaavan tuDhno chit gupat likh jaanan likh likh Dharam bechaaray.

Chitr and Gupt, the angels of the conscious and the subconscious who keep the record of actions, and the Righteous Judge of Dharma who reads this record, sing of You.

ਗਾਵਨਿ ਤੁਧਨੇ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥

gaavan tuDhno eesar barahmaa dayvee sohan tayray sadaa savaaray.

Shiva, Brahma and the Goddess of Beauty, ever adorned by You, sing of You.

ਗਾਵਨਿ ਤੁਧਨੇ ਇੰਦ੍ਰੁ ਇੰਦ੍ਰਾਸਣਿ ਬੈਠੇ ਦੇਵਤਿਆ ਦਰਿ ਨਾਲੇ ॥

gaavan tuDhno indar indaraasan baithay dayviti-aa dar naalay.

Indra, seated on His Throne, sings of You, with the deities at Your Door.

ਗਾਵਨਿ ਤੁਧਨੇ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੇ ਸਾਧ ਬੀਚਾਰੇ ॥

gaavan tuDhno siDh samaaDhee andar gaavan tuDhno saaDh bechaaray.

The Siddhas in Samaadhi sing of You; the Saadhhus sing of You in contemplation.

ਗਾਵਨਿ ਤੁਧਨੇ ਜਤੀ ਸਤੀ ਸੰਤੋਖੀ ਗਾਵਨਿ ਤੁਧਨੇ ਵੀਰ ਕਰਾਰੇ ॥

gaavan tuDhno jatee satee santokhee gaavan tuDhno veer karaaray.

The celibates, the fanatics, and the peacefully accepting sing of You; the fearless warriors sing of You.

ਗਾਵਨਿ ਤੁਧਨੇ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥

gaavan tuDhno pandit parhan rakheesur jug jug vaydaa naalay.

The Pandits, the religious scholars who recite the Vedas, with the supreme sages of all the ages, sing of You.

ਗਾਵਨਿ ਤੁਧਨੇ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥

gaavan tuDhno mohnee-aa man mohan surag machh pa-i-aalay.

The Mohinis, the enchanting heavenly beauties who entice hearts in paradise, in this world, and in the underworld of the subconscious, sing of You.

ਗਾਵਨਿ ਤੁਧਨੇ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥

gaavan tuDhno ratan upaa-ay tayray athsath tirath naalay.

The celestial jewels created by You, and the sixty-eight sacred shrines of pilgrimage, sing of You.

ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥

gaavan tuDhno joDh mahaaabal sooraa gaavan tuDhno khaanee chaaray.

The brave and mighty warriors sing of You. The spiritual heroes and the four sources of creation sing of You.

ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥

gaavan tuDhno khand mandal barahmandaa kar kar rakhay tayray Dhaaray.

The worlds, solar systems and galaxies, created and arranged by Your Hand, sing of You.

ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥

say-ee tuDhno gaavan jo tuDh bhaavan ratay tayray bhagat rasaalay.

They alone sing of You, who are pleasing to Your Will. Your devotees are imbued with Your Sublime Essence.

ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥

hor kaytay tuDhno gaavan say mai chit na aavan naanak ki-aa beechaaray.

So many others sing of You, they do not come to mind. O Nanak, how can I think of them all?

ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥

so-ee so-ee sadaa sach saahib saachaa saachee naa-ee.

That True Lord is True, forever True, and True is His Name.

ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥

hai bhee hosee jaa-ay na jaasee rachnaa jin rachaa-ee.

He is, and shall always be. He shall not depart, even when this Universe which He has created departs.

ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥

rangee rangee bhaatee kar kar jinsee maa-i-aa jin upaa-ee.

He created the world, with its various colors, species of beings, and the variety of Maya.

ਕਰਿ ਕਰਿ ਦੇਖੈ ਕੀਤਾ ਆਪਣਾ ਜਿਉ ਤਿਸ ਦੀ ਵਡਿਆਈ ॥

kar kar daykhai keetaa aapnaa ji-o tis dee vadi-aa-ee.

Having created the creation, He watches over it Himself, by His Greatness.

ਜੋ ਤਿਸੁ ਭਾਵੈ ਸੋਈ ਕਰਸੀ ਫਿਰਿ ਹੁਕਮੁ ਨ ਕਰਣਾ ਜਾਈ ॥

jo tis bhaavai so-ee karsee fir hukam na karna jaa-ee.

He does whatever He pleases. No one can issue any order to Him.

ਸੋ ਪਾਤਿਸਾਹੁ ਸਾਹਾ ਪਤਿਸਾਹਿਬੁ ਨਾਨਕ ਰਹਣੁ ਰਜਾਈ ॥੧॥

so paatisaahu saahaa patisaahib naanak rahan rajaa-ee. ||1||

He is the King, the King of kings, the Supreme Lord and Master of kings. Nanak remains subject to His Will.

||1||

ਆਸਾ ਮਹਲਾ ੧ ॥

aasaa mehlaa 1.

Aasaa, First Mehl:

ਸੁਣਿ ਵਡਾ ਆਖੈ ਸਭੁ ਕੋਇ ॥

sun vadaa aakhai sabh ko-ay.

Hearing of His Greatness, everyone calls Him Great.

ਕੇਵਡੁ ਵਡਾ ਡੀਠਾ ਹੋਇ ॥

kayvad vadaa deethaa ho-ay.

But just how Great His Greatness is-this is known only to those who have seen Him.

ਕੀਮਤਿ ਪਾਇ ਨ ਕਹਿਆ ਜਾਇ ॥

keemat paa-ay na kahi-aa jaa-ay.

His Value cannot be estimated; He cannot be described.

ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥

kahnai vaalay tayray rahay samaa-ay. ||1||

Those who describe You, Lord, remain immersed and absorbed in You. ||1||

ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥

vaday mayray saahibaa gahir gambheeraa gunee gaheeraa.

O my Great Lord and Master of Unfathomable Depth, You are the Ocean of Excellence.

**ਕੋਇ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥**

ko-ay na jaanai tayraa kaytaa kayvad cheeraa. ||1|| rahaa-o.  
No one knows the extent or the vastness of Your Expanse. ||1||Pause||

**ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥**

sabh surtee mil surat kamaa-ee.  
All the intuitives met and practiced intuitive meditation.

**ਸਭ ਕੀਮਤਿ ਮਿਲਿ ਕੀਮਤਿ ਪਾਈ ॥**

sabh keemat mil keemat paa-ee.  
All the appraisers met and made the appraisal.

**ਗਿਆਨੀ ਧਿਆਨੀ ਗੁਰ ਗੁਰਹਾਈ ॥**

gi-aanee Dhi-aanee gur gurhaa-ee.  
The spiritual teachers, the teachers of meditation, and the teachers of teachers

**ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥**

kahan na jaa-ee tayree til vadi-aa-ee. ||2||  
-they cannot describe even an iota of Your Greatness. ||2||

**ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥**

sabh sat sbh tap sbh chang-aa-ee-aa.  
All Truth, all austere discipline, all goodness,

**ਸਿਧਾ ਪੁਰਖਾ ਕੀਆ ਵਡਿਆਈਆ ॥**

siDhaa purkhaa kee-aa vadi-aa-ee-aa.  
all the great miraculous spiritual powers of the Siddhas

**ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥**

tuDh vin siDhee kinai na paa-ee-aa.  
-without You, no one has attained such powers.

**ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥**

karam milai naahee thaak rahaa-ee-aa. ||3||  
They are received only by Your Grace. No one can block them or stop their flow. ||3||

**ਆਖਣ ਵਾਲਾ ਕਿਆ ਵੇਚਾਰਾ ॥**

aakhan vaalaa ki-aa vaychaaraa.  
What can the poor helpless creatures do?

**ਸਿਫਤੀ ਭਰੇ ਤੇਰੇ ਭੰਡਾਰਾ ॥**

siftee bharay tayray bhandaaraa.  
Your Praises are overflowing with Your Treasures.

**ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥**

jis too deh tisai ki-aa chaaraa.  
Those, unto whom You give-how can they think of any other?

**ਨਾਨਕ ਸਚੁ ਸਵਾਰਣਹਾਰਾ ॥੪॥੨॥**

naanak sach savaaranhaaraa. ||4||2||  
O Nanak, the True One embellishes and exalts. ||4||2||

**ਆਸਾ ਮਹਲਾ ੧ ॥**

aasaa mehlaa 1.  
Aasaa, First Mehl:

**ਆਖਾ ਜੀਵਾ ਵਿਸਰੈ ਮਰਿ ਜਾਉ ॥**

aakhaa jeevaa visrai mar jaa-o.  
Chanting it, I live; forgetting it, I die.

**ਆਖਣਿ ਅਉਖਾ ਸਾਚਾ ਨਾਉ ॥**

aakhan a-ukhaa saachaa naa-o.  
It is so difficult to chant the True Name.

**ਸਾਚੇ ਨਾਮ ਕੀ ਲਾਗੈ ਭੂਖ ॥**

saachay naam kee laagai bhookh.  
If someone feels hunger for the True Name,

**ਉਤੁ ਭੂਖੈ ਖਾਇ ਚਲੀਅਹਿ ਦੁਖ ॥੧॥**

ut bhookhai khaa-ay chalee-ahi dookh. ||1||  
that hunger shall consume his pain. ||1||

**ਸੋ ਕਿਉ ਵਿਸਰੈ ਮੇਰੀ ਮਾਇ ॥**

so ki-o visrai mayree maa-ay.  
How can I forget Him, O my mother?

**ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥**

saachaa saahib saachai naa-ay. ||1|| rahaa-o.  
True is the Master, True is His Name. ||1||Pause||

**ਸਾਚੇ ਨਾਮ ਕੀ ਤਿਲੁ ਵਡਿਆਈ ॥**

saachay naam kee til vadi-aa-ee.  
Trying to describe even an iota of the Greatness of the True Name,

**ਆਖਿ ਥਕੇ ਕੀਮਤਿ ਨਹੀ ਪਾਈ ॥**

aakh thakay keemat nahee paa-ee.  
people have grown weary, but they have not been able to evaluate it.

**ਜੇ ਸਭਿ ਮਿਲਿ ਕੈ ਆਖਣ ਪਾਹਿ ॥**

jay sabh mil kai aakhan paahi.  
Even if everyone were to gather together and speak of Him,

**ਵਡਾ ਨ ਹੋਵੈ ਘਾਟਿ ਨ ਜਾਇ ॥੨॥**

vadaa na hovai ghaat na jaa-ay. ||2||  
He would not become any greater or any lesser. ||2||

**ਨਾ ਓਹੁ ਮਰੈ ਨ ਹੋਵੈ ਸੋਗੁ ॥**

naa oh marai na hovai sog.  
That Lord does not die; there is no reason to mourn.

**ਦੇਦਾ ਰਹੈ ਨ ਚੁਕੈ ਭੋਗੁ ॥**

daydaa rahai na chookai bhog.  
He continues to give, and His Provisions never run short.

**ਗੁਣੁ ਏਹੋ ਹੋਰੁ ਨਾਹੀ ਕੋਇ ॥**

gun ayho hor naahee ko-ay.  
This Virtue is His alone; there is no other like Him.

**ਨਾ ਕੋ ਹੋਆ ਨਾ ਕੋ ਹੋਇ ॥੩॥**

naa ko ho-aa naa ko ho-ay. ||3||  
There never has been, and there never will be. ||3||

**ਜੇਵਡੁ ਆਪਿ ਤੇਵਡ ਤੇਰੀ ਦਾਤਿ ॥**

jayvad aap tayvad tayree daat.  
As Great as You Yourself are, O Lord, so Great are Your Gifts.

**ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥**

jin din kar kai keetee raat.  
The One who created the day also created the night.

**ਖਸਮੁ ਵਿਸਾਰਹਿ ਤੇ ਕਮਜਾਤਿ ॥**

khasam visaareh tay kamjaat.  
Those who forget their Lord and Master are vile and despicable.

**ਨਾਨਕ ਨਾਵੈ ਬਾਝੁ ਸਨਾਤਿ ॥੪॥੩॥**

naanak naavai baajh sanaat. ||4||3||  
O Nanak, without the Name, they are wretched outcasts. ||4||3||

ਰਾਗੁ ਗੂਜਰੀ ਮਹਲਾ ੪ ॥

raag goojree mehlaa 4.

Raag Goojaree, Fourth Mehl:

ਹਰਿ ਕੇ ਜਨ ਸਤਿਗੁਰ ਸਤਪੁਰਖਾ ਬਿਨਉ ਕਰਉ ਗੁਰ ਪਾਸਿ ॥

har kay jan satgur satpurkhaa bina-o kara-o gur paas.

O humble servant of the Lord, O True Guru, O True Primal Being: I offer my humble prayer to You, O Guru.

ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ ਦਇਆ ਨਾਮੁ ਪਰਗਾਸਿ ॥੧॥

ham keeray kiram satgur sarnaa-ee kar da-i-aa naam pargaas. ||1||

I am a mere insect, a worm. O True Guru, I seek Your Sanctuary. Please be merciful, and bless me with the Light of the Naam, the Name of the Lord. ||1||

ਮੇਰੇ ਮੀਤ ਗੁਰਦੇਵ ਮੋ ਕਉ ਰਾਮ ਨਾਮੁ ਪਰਗਾਸਿ ॥

mayray meet gurdayv mo ka-o raam naam pargaas.

O my Best Friend, O Divine Guru, please enlighten me with the Name of the Lord.

ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ ਰਹਰਾਸਿ ॥੧॥ ਰਹਾਉ ॥

gurmat naam mayraa paraan sakhaa-ee har keerat hamree rahraas. ||1|| rahaa-o.

Through the Guru's Teachings, the Naam is my breath of life. The Kirtan of the Lord's Praise is my life's occupation. ||1||Pause||

ਹਰਿ ਜਨ ਕੇ ਵਡ ਭਾਗ ਵਡੇਰੇ ਜਿਨ ਹਰਿ ਹਰਿ ਸਰਧਾ ਹਰਿ ਪਿਆਸ ॥

har jan kay vad bhaag vadayray jin har har sarDhaa har pi-aas.

The servants of the Lord have the greatest good fortune; they have faith in the Lord, and a longing for the Lord.

ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ ਸੰਗਤਿ ਗੁਣ ਪਰਗਾਸਿ ॥੨॥

har har naam milai triptaasahi mil sangat gun pargaas. ||2||

Obtaining the Name of the Lord, Har, Har, they are satisfied; joining the Sangat, the Blessed Congregation, their virtues shine forth. ||2||

ਜਿਨ ਹਰਿ ਹਰਿ ਹਰਿ ਰਸੁ ਨਾਮੁ ਨ ਪਾਇਆ ਤੇ ਭਾਗਰੀਣ ਜਮ ਪਾਸਿ ॥

jin har har har ras naam na paa-i-aa tay bhaagheen jam paas.

Those who have not obtained the Sublime Essence of the Name of the Lord, Har, Har, Har, are most unfortunate; they are led away by the Messenger of Death.

ਜੋ ਸਤਿਗੁਰ ਸਰਣਿ ਸੰਗਤਿ ਨਹੀ ਆਏ ਪ੍ਰਿਗੁ ਜੀਵੇ ਪ੍ਰਿਗੁ ਜੀਵਾਸਿ ॥੩॥

jo satgur saran sangat nahee aa-ay Dharig jeevay Dharig jeevaas. ||3||

Those who have not sought the Sanctuary of the True Guru and the Sangat, the Holy Congregation-cursed are their lives, and cursed are their hopes of life. ||3||

ਜਿਨ ਹਰਿ ਜਨ ਸਤਿਗੁਰ ਸੰਗਤਿ ਪਾਈ ਤਿਨ ਧੁਰਿ ਮਸਤਕਿ ਲਿਖਿਆ ਲਿਖਾਸਿ ॥

jin har jan satgur sangat paa-ee tin Dhur mastak likhi-aa likhaas.

Those humble servants of the Lord who have attained the Company of the True Guru, have such pre-ordained destiny inscribed on their foreheads.

ਧਨੁ ਧੰਨੁ ਸਤਸੰਗਤਿ ਜਿਤੁ ਹਰਿ ਰਸੁ ਪਾਇਆ ਮਿਲਿ ਜਨ ਨਾਨਕ ਨਾਮੁ ਪਰਗਾਸਿ ॥੪॥੪॥

Dhan Dhan satsangat jit har ras paa-i-aa mil jan naanak naam pargaas. ||4||4||

Blessed, blessed is the Sat Sangat, the True Congregation, where the Lord's Essence is obtained. Meeting with His humble servant, O Nanak, the Light of the Naam shines forth. ||4||4||

ਰਾਗੁ ਗੂਜਰੀ ਮਹਲਾ ੫ ॥

raag goojree mehlaa 5.

Raag Goojaree, Fifth Mehl:

ਕਾਹੇ ਰੇ ਮਨ ਚਿਤਵਹਿ ਉਦਮੁ ਜਾ ਆਹਰਿ ਹਰਿ ਜੀਉ ਪਰਿਆ ॥

kaahay ray man chitvahi udam jaa aahar har jee-o pari-aa.

Why, O mind, do you plot and plan, when the Dear Lord Himself provides for your care?

ਸੈਲ ਪਥਰ ਮਹਿ ਜੰਤ ਉਪਾਏ ਤਾ ਕਾ ਰਿਜਕੁ ਆਗੈ ਕਰਿ ਧਰਿਆ ॥੧॥

sail pathar meh jant upaa-ay taa kaa rijak aagai kar Dhari-aa. ||1||

From rocks and stones He created living beings; He places their nourishment before them. ||1||

ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸੁ ਤਰਿਆ ॥

mayray maaDha-o jee satsangat milay so tari-aa.

O my Dear Lord of souls, one who joins the Sat Sangat, the True Congregation, is saved.

ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥੧॥ ਰਹਾਉ ॥

gur parsaad param pad paa-i-aa sookay kaasat hari-aa. ||1|| rahaa-o.

By Guru's Grace, the supreme status is obtained, and the dry wood blossoms forth again in lush greenery.

||1||Pause||

ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ ਧਰਿਆ ॥

janan pitaa lok sut baniṭaa ko-ay na kis kee Dhari-aa.

Mothers, fathers, friends, children and spouses-no one is the support of anyone else.

ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥੨॥

sir sir rijak sambaaḥay thaaḥur kaahay man bha-o kari-aa. ||2||

For each and every person, our Lord and Master provides sustenance. Why are you so afraid, O mind? ||2||

ਉਡੇ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥

ooday ood aavai sai kosaa tis paachhai bachray chhari-aa.

The flamingoes fly hundreds of miles, leaving their young ones behind.

ਤਿਨ ਕਵਣੁ ਖਲਾਵੈ ਕਵਣੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥੩॥

tin kavan khalaavai kavan chugaavai man meh simran kari-aa. ||3||

Who feeds them, and who teaches them to feed themselves? Have you ever thought of this in your mind?

||3||

ਸਭਿ ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥

sabh niDhaan das asat sidhaan thaaḥur kar tal Dhari-aa.

All the nine treasures, and the eighteen supernatural powers are held by our Lord and Master in the Palm of His Hand.

ਜਨ ਨਾਨਕ ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥੪॥੫॥

jan naanak bal bal sad bal jaa-ee-ai tayraa ant na paraavari-aa. ||4||5||

Servant Nanak is devoted, dedicated, forever a sacrifice to You, Lord. Your Expanse has no limit, no boundary.

||4||5||

ਰਾਗੁ ਆਸਾ ਮਹਲਾ ੪ ਸੋ ਪੁਰਖੁ

raag aasaa mehlaa 4 so purakh

Raag Aasaa, Fourth Mehl, So Purakh ~ That Primal Being:

ੴ ਸਤਿਗੁਰ ਪ੍ਰਸਾਦਿ ॥

ik-o<sup>n</sup>kaar satgur parsaad.

One Universal Creator God. By The Grace Of The True Guru:

ਸੋ ਪੁਰਖੁ ਨਿਰੰਜਨੁ ਹਰਿ ਪੁਰਖੁ ਨਿਰੰਜਨੁ ਹਰਿ ਅਗਮਾ ਅਗਮ ਅਪਾਰਾ ॥

so purakh niranjan har purakh niranjan har agmaa agam apaaraa.

That Primal Being is Immaculate and Pure. The Lord, the Primal Being, is Immaculate and Pure. The Lord is Inaccessible, Unreachable and Unrivalled.

ਸਭਿ ਧਿਆਵਹਿ ਸਭਿ ਧਿਆਵਹਿ ਤੁਧੁ ਜੀ ਹਰਿ ਸਚੇ ਸਿਰਜਣਹਾਰਾ ॥

sabh Dhi-aavahi sabh Dhi-aavahi tuDh jee har sachay sirjanhaaraa.

All meditate, all meditate on You, Dear Lord, O True Creator Lord.

ਸਭਿ ਜੀਅ ਤੁਮਾਰੇ ਜੀ ਤੂੰ ਜੀਆ ਕਾ ਦਾਤਾਰਾ ॥

sabh jee-a tumaaray jee too<sup>n</sup> jee-aa kaa daataaraa.

All living beings are Yours-You are the Giver of all souls.

ਹਰਿ ਧਿਆਵਹੁ ਸੰਤਹੁ ਜੀ ਸਭਿ ਦੁਖ ਵਿਸਾਰਣਹਾਰਾ ॥

har Dhi-aavahu santahu jee sabh dookh visaaranhaaraa.

Meditate on the Lord, O Saints; He is the Dispeller of all sorrow.

ਹਰਿ ਆਪੇ ਠਾਕੁਰੁ ਹਰਿ ਆਪੇ ਸੇਵਕੁ ਜੀ ਕਿਆ ਨਾਨਕ ਜੰਤ ਵਿਚਾਰਾ ॥੧॥

har aapay thaaḥur har aapay sayvak jee ki-aa naanak jant vichaaraa. ||1||

The Lord Himself is the Master, the Lord Himself is the Servant. O Nanak, the poor beings are wretched and

miserable! ||1||

**ਤੂੰ ਘਟ ਘਟ ਅੰਤਰਿ ਸਰਬ ਨਿਰੰਤਰਿ ਜੀ ਹਰਿ ਏਕੇ ਪੁਰਖੁ ਸਮਾਣਾ ॥**

too<sup>N</sup> ghat ghat antar sarab nirantār jee har ayko purakh samaṇaa.

You are constant in each and every heart, and in all things. O Dear Lord, you are the One.

**ਇਕਿ ਦਾਤੇ ਇਕਿ ਭੇਖਾਰੀ ਜੀ ਸਭਿ ਤੇਰੇ ਚੋਜ ਵਿਡਾਣਾ ॥**

ik daatay ik bhaykhaaree jee sabh tayray choj vidaṇaa.

Some are givers, and some are beggars. This is all Your Wondrous Play.

**ਤੂੰ ਆਪੇ ਦਾਤਾ ਆਪੇ ਭੁਗਤਾ ਜੀ ਹਉ ਤੁਧੁ ਬਿਨੁ ਅਵਰੁ ਨ ਜਾਣਾ ॥**

too<sup>N</sup> aapay daataa aapay bhugtaa jee ha-o tuDh bin avar na jaṇaa.

You Yourself are the Giver, and You Yourself are the Enjoyer. I know no other than You.

**ਤੂੰ ਪਾਰਬ੍ਰਹਮੁ ਬੇਅੰਤੁ ਬੇਅੰਤੁ ਜੀ ਤੇਰੇ ਕਿਆ ਗੁਣ ਆਖਿ ਵਖਾਣਾ ॥**

too<sup>N</sup> paarbarahm bay-ant bay-ant jee tayray ki-aa gun aakh vakhaṇaa.

You are the Supreme Lord God, Limitless and Infinite. What Virtues of Yours can I speak of and describe?

**ਜੋ ਸੇਵਹਿ ਜੋ ਸੇਵਹਿ ਤੁਧੁ ਜੀ ਜਨੁ ਨਾਨਕੁ ਤਿਨ ਕੁਰਬਾਣਾ ॥੨॥**

jo sayveh jo sayveh tuDh jee jan naanak tin kurbaṇaa. ||2||

Unto those who serve You, unto those who serve You, Dear Lord, servant Nanak is a sacrifice. ||2||

**ਹਰਿ ਧਿਆਵਹਿ ਹਰਿ ਧਿਆਵਹਿ ਤੁਧੁ ਜੀ ਸੇ ਜਨ ਜੁਗ ਮਹਿ ਸੁਖਵਾਸੀ ॥**

har Dhi-aavahi har Dhi-aavahi tuDh jee say jan jug meh sukhvaasee.

Those who meditate on You, Lord, those who meditate on You-those humble beings dwell in peace in this world.

**ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ ਤਿਨ ਤੂਟੀ ਜਮ ਕੀ ਫਾਸੀ ॥**

say mukat say mukat bha-ay jin har Dhi-aa-i-aa jee tin tootee jam kee faasee.

They are liberated, they are liberated-those who meditate on the Lord. For them, the noose of death is cut away.

**ਜਿਨ ਨਿਰਭਉ ਜਿਨ ਹਰਿ ਨਿਰਭਉ ਧਿਆਇਆ ਜੀ ਤਿਨ ਕਾ ਭਉ ਸਭੁ ਗਵਾਸੀ ॥**

jin nirbha-o jin har nirbha-o Dhi-aa-i-aa jee tin kaa bha-o sabh gavaasee.

Those who meditate on the Fearless One, on the Fearless Lord-all their fears are dispelled.

**ਜਿਨ ਸੇਵਿਆ ਜਿਨ ਸੇਵਿਆ ਮੇਰਾ ਹਰਿ ਜੀ ਤੇ ਹਰਿ ਹਰਿ ਰੂਪਿ ਸਮਾਸੀ ॥**

jin sayvi-aa jin sayvi-aa mayraa har jee tay har har roop samaasee.

Those who serve, those who serve my Dear Lord, are absorbed into the Being of the Lord, Har, Har.

**ਸੇ ਧੰਨੁ ਸੇ ਧੰਨੁ ਜਿਨ ਹਰਿ ਧਿਆਇਆ ਜੀ ਜਨੁ ਨਾਨਕੁ ਤਿਨ ਬਲਿ ਜਾਸੀ ॥੩॥**

say Dhan say Dhan jin har Dhi-aa-i-aa jee jan naanak tin bal jaasee. ||3||

Blessed are they, blessed are they, who meditate on their Dear Lord. Servant Nanak is a sacrifice to them. ||3||

**ਤੇਰੀ ਭਗਤਿ ਤੇਰੀ ਭਗਤਿ ਭੰਡਾਰ ਜੀ ਭਰੇ ਬਿਅੰਤੁ ਬੇਅੰਤਾ ॥**

tayree bhagat tayree bhagat bhandaar jee bharay bi-ant bay-antaa.

Devotion to You, devotion to You, is a treasure overflowing, infinite and beyond measure.

**ਤੇਰੇ ਭਗਤ ਤੇਰੇ ਭਗਤ ਸਲਾਹਨਿ ਤੁਧੁ ਜੀ ਹਰਿ ਅਨਿਕ ਅਨੇਕ ਅਨੰਤਾ ॥**

tayray bhagat tayray bhagat salaahan tuDh jee har anik anayk anantaa.

Your devotees, Your devotees praise You, Dear Lord, in many and various and countless ways.

**ਤੇਰੀ ਅਨਿਕ ਤੇਰੀ ਅਨਿਕ ਕਰਹਿ ਹਰਿ ਪੂਜਾ ਜੀ ਤੁਧੁ ਤਾਪਹਿ ਜਪਹਿ ਬੇਅੰਤਾ ॥**

tayree anik tayree anik karahi har poojaa jee tap taapeh jaapeh bay-antaa.

For You, many, for You, so very many perform worship services, O Dear Infinite Lord; they practice disciplined meditation and chant endlessly.

**ਤੇਰੇ ਅਨੇਕ ਤੇਰੇ ਅਨੇਕ ਪੜਹਿ ਬਹੁ ਸਿਮ੍ਰਿਤਿ ਸਾਸਤ ਜੀ ਕਰਿ ਕਿਰਿਆ ਖਟੁ ਕਰਮ ਕਰੰਤਾ ॥**

tayray anayk tayray anayk parheh baho simrit saasat jee kar kiri-aa khat karam karantaa.

For You, many, for You, so very many read the various Simritees and Shaastras. They perform rituals and religious rites.

ਸੇ ਭਗਤ ਸੇ ਭਗਤ ਭਲੇ ਜਨ ਨਾਨਕ ਜੀ ਜੋ ਭਾਵਹਿ ਮੇਰੇ ਹਰਿ ਭਗਵੰਤਾ ॥੪॥

say bhagat say bhagat bhalay jan naanak jee jo bhaaveh mayray har bhagvantaa. ||4||

Those devotees, those devotees are sublime, O servant Nanak, who are pleasing to my Dear Lord God. ||4||

ਤੂੰ ਆਦਿ ਪੁਰਖੁ ਅਪਰੰਪਰੁ ਕਰਤਾ ਜੀ ਤੁਧੁ ਜੇਵਡੁ ਅਵਰੁ ਨ ਕੋਈ ॥

too<sup>N</sup> aad purakh aprampar kartaa jee tuDh jayvad avar na ko-ee.

You are the Primal Being, the Most Wonderful Creator. There is no other as Great as You.

ਤੂੰ ਜੁਗੁ ਜੁਗੁ ਏਕੋ ਸਦਾ ਸਦਾ ਤੂੰ ਏਕੋ ਜੀ ਤੂੰ ਨਿਹਚਲੁ ਕਰਤਾ ਸੋਈ ॥

too<sup>N</sup> jug jug ayko sadaa sadaa too<sup>N</sup> ayko jee too<sup>N</sup> nihchal kartaa so-ee.

Age after age, You are the One. Forever and ever, You are the One. You never change, O Creator Lord.

ਤੁਧੁ ਆਪੇ ਭਾਵੈ ਸੋਈ ਵਰਤੈ ਜੀ ਤੂੰ ਆਪੇ ਕਰਹਿ ਸੁ ਹੋਈ ॥

tuDh aapay bhaavai so-ee vartai jee too<sup>N</sup> aapay karahi so ho-ee.

Everything happens according to Your Will. You Yourself accomplish all that occurs.

ਤੁਧੁ ਆਪੇ ਸ੍ਰਿਸਟਿ ਸਭ ਉਪਾਈ ਜੀ ਤੁਧੁ ਆਪੇ ਸਿਰਜਿ ਸਭ ਗੋਈ ॥

tuDh aapay sarisat sabh upaa-ee jee tuDh aapay siraj sabh go-ee.

You Yourself created the entire universe, and having fashioned it, You Yourself shall destroy it all.

ਜਨੁ ਨਾਨਕੁ ਗੁਣ ਗਾਵੈ ਕਰਤੇ ਕੇ ਜੀ ਜੋ ਸਭਸੈ ਕਾ ਜਾਣੋਈ ॥੫॥੧॥

jan naanak gun gaavai kartay kay jee jo sabhsai kaa jaano-ee. ||5||1||

Servant Nanak sings the Glorious Praises of the Dear Creator, the Knower of all. ||5||1||

ਆਸਾ ਮਹਲਾ ੪ ॥

aasaa mehlaa 4.

Aasaa, Fourth Mehl:

ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥

too<sup>N</sup> kartaa sachiaar maidaa saa<sup>N</sup>-ee.

You are the True Creator, my Lord and Master.

ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥

jo ta-o bhaavai so-ee theesee jo too<sup>N</sup> deh so-ee ha-o paa-ee. ||1|| rahaa-o.

Whatever pleases You comes to pass. As You give, so do we receive. ||1||Pause||

ਸਭ ਤੇਰੀ ਤੂੰ ਸਭਨੀ ਧਿਆਇਆ ॥

sabh tayree too<sup>N</sup> sabhnee Dhi-aa-i-aa.

All belong to You, all meditate on you.

ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥

jis no kirpaa karahi tin naam ratan paa-i-aa.

Those who are blessed with Your Mercy obtain the Jewel of the Naam, the Name of the Lord.

ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥

gurmukh laaDhaa manmukh gavaa-i-aa.

The Gurmukhs obtain it, and the self-willed manmukhs lose it.

ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥

tuDh aap vichhorhi-aa aap milaa-i-aa. ||1||

You Yourself separate them from Yourself, and You Yourself reunite with them again. ||1||

ਤੂੰ ਦਰੀਆਉ ਸਭ ਤੁਝ ਹੀ ਮਾਰਿ ॥

too<sup>N</sup> daree-aa-o sabh tujh hee maahi.

You are the River of Life; all are within You.

ਤੁਝ ਬਿਨੁ ਦੂਜਾ ਕੋਈ ਨਾਹਿ ॥

tujh bin doojaa ko-ee naahi.

There is no one except You.

ਜੀਅ ਜੰਤ ਸਭਿ ਤੇਰਾ ਖੇਲੁ ॥

jee-a jant sabh tayraa khayl.

All living beings are Your playthings.

ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥

vijog mil vichhurhi-aa sanjogee mayl. ||2||

The separated ones meet, and by great good fortune, those suffering in separation are reunited once again.  
||2||

ਜਿਸ ਨੇ ਤੂ ਜਾਣਾਇਹਿ ਸੋਈ ਜਨੁ ਜਾਣੈ ॥

jis no too jaanaa-ihī so-ee jan jaanai.

They alone understand, whom You inspire to understand;

ਹਰਿ ਗੁਣ ਸਦ ਹੀ ਆਖਿ ਵਖਾਣੈ ॥

har gun sad hee aakh vakhaanai.

they continually chant and repeat the Lord's Praises.

ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥

jīn har sayvi-aa tīn sukḥ paa-i-aa.

Those who serve You find peace.

ਸਹਜੇ ਹੀ ਹਰਿ ਨਾਮਿ ਸਮਾਇਆ ॥੩॥

sehjay hee har naam samaa-i-aa. ||3||

They are intuitively absorbed into the Lord's Name. ||3||

ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥

too aapay kartaa tayraa kee-aa sabḥ ho-ay.

You Yourself are the Creator. Everything that happens is by Your Doing.

ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥

tuDh bin doojaa avar na ko-ay.

There is no one except You.

ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥

too kar kar vaykḥeh jaaneh so-ay.

You created the creation; You behold it and understand it.

ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੨॥

jan naanak gurmukḥ pargat ho-ay. ||4||2||

O servant Nanak, the Lord is revealed through the Gurmukh, the Living Expression of the Guru's Word.  
||4||2||

ਆਸਾ ਮਹਲਾ ੧ ॥

aasaa mehlaa 1.

Aasaa, First Mehl:

ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥

tiṭ saravrarḥai bḥa-eelay nivaasaa paanee paavak tīneh kee-aa.

In that pool, people have made their homes, but the water there is as hot as fire!

ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥

pankaj moh pag nahee chaalai ham daykḥaa tah doobee-alay. ||1||

In the swamp of emotional attachment, their feet cannot move. I have seen them drowning there. ||1||

ਮਨ ਏਕੁ ਨ ਚੇਤਸਿ ਮੂੜ ਮਨਾ ॥

man ayk na chayṭas moorḥ manaa.

In your mind, you do not remember the One Lord-you fool!

ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥

har bisrat tayray gun gali-aa. ||1|| rahaa-o.

You have forgotten the Lord; your virtues shall wither away. ||1||Pause||

ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥

naa ha-o jatē satē nahee parḥi-aa moorakh mugDḥaa janam bḥa-i-aa.

I am not celibate, nor truthful, nor scholarly. I was born foolish and ignorant into this world.

ਪ੍ਰਣਵਤਿ ਨਾਨਕ ਤਿਨ ਕੀ ਸਰਣਾ ਜਿਨ ਤੂ ਨਾਹੀ ਵੀਸਰਿਆ ॥੨॥੩॥

paraṇvaṭ naanak tin kee sarṇaa jin too naahee veesri-aa. ||2||3||

Prays Nanak, I seek the Sanctuary of those who have not forgotten You, O Lord! ||2||3||

ਆਸਾ ਮਹਲਾ ੫ ॥

aasaa mehlaa 5.

Aasaa, Fifth Mehl:

ਭਈ ਪਰਾਪਤਿ ਮਾਨੁਖ ਦੇਹੁਰੀਆ ॥

bha-ee paraapat maanukh dayhuree-aa.

This human body has been given to you.

ਗੋਬਿੰਦ ਮਿਲਣ ਕੀ ਇਹ ਤੇਰੀ ਬਰੀਆ ॥

gobind milan kee ih tayree baree-aa.

This is your chance to meet the Lord of the Universe.

ਅਵਰਿ ਕਾਜ ਤੇਰੈ ਕਿਤੈ ਨ ਕਾਮ ॥

avar kaaj tayrai kitai na kaam.

Nothing else will work.

ਮਿਲੁ ਸਾਧਸੰਗਤਿ ਭਜੁ ਕੇਵਲ ਨਾਮ ॥੧॥

mil saaDhsangat bhaj kayval naam. ||1||

Join the Saadh Sangat, the Company of the Holy; vibrate and meditate on the Jewel of the Naam. ||1||

ਸਰੰਜਾਮਿ ਲਾਗੁ ਭਵਜਲ ਤਰਨ ਕੈ ॥

sara<sup>N</sup>jaam laag bhavjal taran kai.

Make every effort to cross over this terrifying world-ocean.

ਜਨਮੁ ਬ੍ਰਿਥਾ ਜਾਤ ਰੰਗਿ ਮਾਇਆ ਕੈ ॥੧॥ ਰਹਾਉ ॥

janam baritha jaat rang maa-i-aa kai. ||1|| rahaa-o.

You are squandering this life uselessly in the love of Maya. ||1||Pause||

ਜਪੁ ਤਪੁ ਸੰਜਮੁ ਧਰਮੁ ਨ ਕਮਾਇਆ ॥

jap tap sanjam Dharam na kamaa-i-aa.

I have not practiced meditation, self-discipline, self-restraint or righteous living.

ਸੇਵਾ ਸਾਧ ਨ ਜਾਨਿਆ ਹਰਿ ਰਾਇਆ ॥

sayvaa saaDh na jaani-aa har raa-i-aa.

I have not served the Holy; I have not acknowledged the Lord, my King.

ਕਹੁ ਨਾਨਕ ਹਮ ਨੀਚ ਕਰੰਮਾ ॥

kaho naanak ham neech karammaa.

Says Nanak, my actions are contemptible!

ਸਰਣਿ ਪਰੇ ਕੀ ਰਾਖਹੁ ਸਰਮਾ ॥੨॥੪॥

saran paray kee raakho sarmaa. ||2||4||

O Lord, I seek Your Sanctuary; please, preserve my honor! ||2||4||